

ਭੂਤ, ਪ੍ਰੇਤ, ਜਿੰਨ, ਬੇਤਾਲ

ਆਮ ਤੌਰ 'ਤੇ ਸਮਝਿਆ ਜਾਂਦਾ ਹੈ ਕਿ ਧਰਤੀ ਤੇ ਸਰੀਰਕ ਜੀਵਨ ਜਿਉਦਿਆਂ ਮਨੁੱਖ ਨੇ ਜੋ ਖਾਹਿਸ਼ਾਂ, ਖਿਆਲ ਬਣਾਏ ਸਨ ਉਹ ਪੂਰੇ ਨ ਹੋਣ ਤਾਂ ਮਰਨ ਮਗਰੋਂ ਉਸਦੀ ਆਤਮਾ ਭਟਕਦੀ ਰਹਿੰਦੀ ਹੈ। ਆਪਣੇ ਜੀਵਨ ਦੌਰਾਨ ਕੀਤੇ ਕਰਮਾਂ ਅਨੁਸਾਰ ਇਹ ਆਤਮਾ ਆਪਣੇ ਲਾਇਕ ਮਾਤਾ-ਪਿਤਾ ਲੱਭਦੀ ਰਹਿੰਦੀ ਹੈ। ਜਿਨ੍ਹਾਂ ਨੂੰ ਆਪਣੇ ਮੁਤਾਬਿਕ ਮਾਤਾ-ਪਿਤਾ ਲੱਭ ਪੈਂਦੇ ਹਨ ਉਹ ਤਾਂ ਮੁੜ ਜਨਮ ਲੈ ਲੈਂਦੇ ਹਨ ਤੇ ਬਾਕੀ ਦੀਆਂ ਰੂਹਾਂ ਭੂਤ, ਪ੍ਰੇਤ, ਬੇਤਾਲ, ਜਿੰਨ ਬਣ ਜਾਂਦੀਆਂ ਹਨ ਤੇ ਹੋਰਨਾਂ ਮਨੁੱਖਾਂ ਨੂੰ ਤੰਗ ਕਰਦੀਆਂ ਰਹਿੰਦੀਆਂ ਹਨ। ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਇਹ ਸਭ ਪ੍ਰੇਚੀਆਂ ਦੇ ਘੜੇ ਗਏ ਕਿਰਦਾਰ ਹਨ ਜੋ ਲੋਕਾਂ ਨੂੰ ਡਰਾ ਕੇ ਤਾਂਤ੍ਰਿਕ (superstition) ਦੀ ਦੁਕਾਨ ਚਲਾਉਂਦੇ ਹਨ ਅਤੇ ਲੁਟਦੇ ਰਹਿੰਦੇ ਹਨ। ਅਗਿਆਨਤਾ ਅਤੇ ਡਰ ਵੱਸ ਪਏ ਮਨੁੱਖ ਇਨ੍ਹਾਂ ਦੇ ਪਾਖੰਡਾਂ 'ਚ ਫੱਸ ਜਾਂਦੇ ਹਨ ਤੇ ਖੁਆਰ ਹੁੰਦੇ ਰਹਿੰਦੇ ਹਨ।

ਭਾਈ ਕਾਨੂੰ ਸਿੰਘ ਜੀ ਨਾਭਾ ਆਪਣੀ ਪੁਸਤਕ ਗੁਰਮਤ ਮਾਰਤੰਡ ਭਾਗ ਦੂਜਾ (ਪੰਨਾ 508) ਤੇ ਲਿਖਦੇ ਹਨ:- “ਪੰਜਾਂ ਤਤਾਂ ਦਾ ਨਾਮ ਭੂਤ ਹੈ। ਪਰ ਭ੍ਰਮ ਗ੍ਰਾਸੇ ਅਗਿਆਨੀਆਂ ਨੇ ਮਰੇ ਹੋਏ ਜੀਵਾਂ ਦੀ ਆਤਮਾ ਦੇ ਕਈ ਨਾਮ ਰਖ ਕੇ ਆਡੰਬਰ ਰਚ ਰਖੇ ਹਨ। ਤਾਂਤ੍ਰਿਕ ਦੇ ਵਸ ਪਏ ਆਸੇਬ ਛਾਯਾ ਆਦਿਕ ਮੰਨ ਕੇ, ਗੁਰਮਤ ਵਿਰੁੱਧ ਕਰਮ ਕਰਦੇ ਹਨ। ਵਾਸਤਵ ਵਿਚ ਕਰਤਾਰ ਤੋਂ ਵਿਮੁਖ ਕੁਕਰਮਾਂ ਦੇ ਪ੍ਰੇਮੀ ਦੁਖਦਾਈ ਲੋਕਾਂ ਦੀ “ਭੂਤ ਪ੍ਰੇਤ” ਆਦਿ ਸੰਗਾਯਾ ਹੈ, ਇਹੀ ਤਾਮਸੀ ਜੀਵ ਗੁਰ ਉਪਦੇਸ਼ ਤੇ ਅਮਲ ਕਰਨ ਤੋਂ ਦੇਵ ਪਦ ਨੂੰ ਪ੍ਰਾਪਤ ਹੋ ਜਾਂਦੇ ਹਨ।”

ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜਿਉਂਦੇ ਜੀਅ ਹੀ ਜੋ ਮਨੁੱਖ ਮੰਦ ਕਰਮੀ ਹੋ ਕੇ ਦੂਜਿਆਂ ਨੂੰ ਦੁਖੀ ਕਰਦੇ ਹਨ ਉਨ੍ਹਾਂ ਨੂੰ ਪ੍ਰੇਚਾਵਾਦੀ ਢੰਗ 'ਚ “ਜਿੰਨ, ਭੂਤ, ਪ੍ਰੇਤ, ਬੇਤਾਲ” ਦੀ ਤਸ਼ਬੀਹ ਦਿੱਤੀ ਹੈ। ਜਿਵੇਂ ਕੀ ਬਾਣੀ 'ਚ ਆਉਂਦਾ ਹੈ:-

1. ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ॥। ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ॥। (ਗੁਰੂ ਗ੍ਰੰਥ ਸਾਹਿਬ, ਪੰਨਾ : 1374)
2. ਜੋ ਮੌਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੂੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ॥। (ਗੁਰੂ ਗ੍ਰੰਥ ਸਾਹਿਬ, ਪੰਨਾ : 538)
3. ਹਰਿ ਕੇ ਨਾਮਹੀਨ ਬੇਤਾਲਾ॥। ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲਾ॥। (ਗੁਰੂ ਗ੍ਰੰਥ ਸਾਹਿਬ, ਪੰਨਾ : 1222)
4. ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹਾ॥। (ਗੁਰੂ ਗ੍ਰੰਥ ਸਾਹਿਬ, ਪੰਨਾ : 706)
5. ਮਾਇਆ ਮੌਹੁ ਪਰੇਤੁ ਹੈ ਕਾਮੁ ਕੌਧੁ ਅਹੰਕਾਰਾ॥। (ਗੁਰੂ ਗ੍ਰੰਥ ਸਾਹਿਬ, ਪੰਨਾ : 513)
6. ਅੰਤਰਿ ਵਸਤੁ ਮੂੜਾ ਬਾਹਰੁ ਭਾਲੇ॥। ਮਨਮੁਖ ਅੰਧੇ ਫਿਰਹਿ ਬੇਤਾਲੇ॥। (ਗੁਰੂ ਗ੍ਰੰਥ ਸਾਹਿਬ, ਪੰਨਾ : 117)

ਜੋ ਮਨੁੱਖ ਸਤਿਗੁਰ, ਸੱਚ ਦੇ ਗਿਆਨ (universal truth) ਅਨੁਸਾਰ ਜੀਵਨੀ ਜਿਉਂਦੇ ਹਨ, ਉਹ ਮੰਦੇ ਕਰਮਾਂ, ਖਿਆਲਾਂ, ਫੁਰਨਿਆਂ ਤੋਂ ਉੱਪਰ ਉਠ ਕੇ, ਪਰਮਪਦ (ਉਚੀ ਆਤਮਕ ਅਵਸਥਾ) ਪ੍ਰਾਪਤ ਕਰ ਲੈਂਦੇ ਹਨ:-

7. ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ।। ਸਭੇ ਸਿਖ ਉਬਾਰਿਆਨੁ ਪ੍ਰਭਿ ਕਾਜ ਸਵਾਰੇ।। (ਗੁਰੂ ਗ੍ਰੰਥ ਸਾਹਿਬ,
ਪੰਨਾ : 323)
8. ਗੁਰੂ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ।। ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ
ਪਰੇਤਹੁ ਦੇਵ ਕਰੈ।। (ਗੁਰੂ ਗ੍ਰੰਥ ਸਾਹਿਬ, ਪੰਨਾ : 1329)

ਉਪਰੋਕਤ ਪੰਕਤੀਆਂ ਅਨੁਸਾਰ ਸਮੁੱਚੇ ਤੌਰ 'ਤੇ ਭਾਵ ਅਰਥ ਇਹੋ ਨਿਕਲਦਾ ਹੈ ਕਿ ਜੋ ਮਨੁੱਖ ਸੱਚ ਨਾਲ ਨਹੀਂ ਜੁੜਦੇ, ਰੱਬੀ ਗੁਣ ਧਾਰਨ ਨਹੀਂ ਕਰਦੇ ਉਹ ਮਾਨੋ ਭੂਤ ਪ੍ਰੇਤ ਦੀ ਨਿਆਈ ਜੀਵਨ ਜਿਉਂ ਰਹੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਹਿਰਦੇ ਘਰ (ਸੁਰਤ, ਮਤ, ਮਨ, ਬੁਧ) ਵਿਚ ਸਤਿਗੁਰ ਅਨੁਸਾਰ ਜੀਵਨ ਜਿਉਣ ਦਾ ਮਾਰਗ ਨਹੀਂ ਅਪਣਾਇਆ ਉਹ ਮਾਨੋ ਜਿੰਨ, ਭੂਤ, ਪ੍ਰੇਤ, ਬੇਤਾਲ ਵਾਲੀ ਜੀਵਨੀ ਜਿਉਂ ਰਹੇ ਹਨ। ਐਸੇ ਮਨੁੱਖ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਰਾਹੀਂ ਇਨਸਾਨੀਅਤ ਭਰਪੂਰ ਜੀਵਨੀ ਜਿਉਣ ਵਾਲੇ ਸੱਚ ਦੇ ਗਿਆਨ (ਸਤਿਗੁਰ) ਵਾਲੇ ਸਰੋਵਰ ਵਿਚ ਚੁੱਭੀ ਮਾਰ ਕੇ (ਅਵਗੁਣਾਂ ਦੀ ਮੈਲ ਨੂੰ ਗਿਆਨ-ਗੁਰੂ ਨਾਲ ਇਸ਼ਨਾਨ ਕਰਾ ਕੇ) ਪਰਮ ਪਦ ਪ੍ਰਾਪਤ ਕਰ ਸਕਦੇ ਹਨ।